

ਭੈਰਉ ਮਹਲਾ ੫ ॥

Bhairao, Fifth Mehl:

ਚੀਤਿ ਆਵੈ ਤਾਂ ਮਹਾ ਅਨੰਦ ॥

When He comes to mind, then I am in supreme bliss.

ਚੀਤਿ ਆਵੈ ਤਾਂ ਸਭਿ ਦੁਖ ਭੰਜ ॥

When He comes to mind, then all my pains are shattered.

ਚੀਤਿ ਆਵੈ ਤਾਂ ਸਰਧਾ ਪੂਰੀ ॥

When He comes to mind, my hopes are fulfilled.

ਚੀਤਿ ਆਵੈ ਤਾਂ ਕਬਹਿ ਨ ਝੂਰੀ ॥੧॥

When He comes to mind, I never feel sadness. ||1||

ਅੰਤਰਿ ਰਾਮ ਰਾਇ ਪ੍ਰਗਟੇ ਆਇ ॥

Deep within my being, my Sovereign Lord King has revealed Himself to me.

ਗੁਰਿ ਪੂਰੈ ਦੀਓ ਰੰਗੁ ਲਾਇ ॥੧॥ ਰਹਾਉ ॥

The Perfect Guru has inspired me to love Him. ||1||Pause||

ਚੀਤਿ ਆਵੈ ਤਾਂ ਸਰਬ ਕੇ ਰਾਜਾ ॥

When He comes to mind, I am the king of all.

ਚੀਤਿ ਆਵੈ ਤਾਂ ਪੂਰੇ ਕਾਜਾ ॥

When He comes to mind, all my affairs are completed.

ਚੀਤਿ ਆਵੈ ਤਾਂ ਰੰਗਿ ਗੁਲਾਲ ॥

When He comes to mind, I am dyed in the deep crimson of His Love.

ਚੀਤਿ ਆਵੈ ਤਾਂ ਸਦਾ ਨਿਹਾਲ ॥੨॥

When He comes to mind, I am ecstatic forever. ||2||

ਚੀਤਿ ਆਵੈ ਤਾਂ ਸਦ ਧਨਵੰਤਾ ॥

When He comes to mind, I am wealthy forever.

ਚੀਤਿ ਆਵੈ ਤਾਂ ਸਦ ਨਿਭਰੰਤਾ ॥

When He comes to mind, I am free of doubt forever.

ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥

When He comes to mind, then I enjoy all pleasures.

ਚੀਤਿ ਆਵੈ ਤਾਂ ਚੂਕੀ ਕਾਣੇ ॥੩॥

When He comes to mind, I am rid of fear. ||3||

ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥

When He comes to mind, I find the home of peace and poise.

ਚੀਤਿ ਆਵੈ ਤਾਂ ਸੁੰਨਿ ਸਮਾਇਆ ॥

When He comes to mind, I am absorbed in the Primal Void of God.

ਚੀਤਿ ਆਵੈ ਸਦ ਕੀਰਤਨੁ ਕਰਤਾ ॥

When He comes to mind, I continually sing the Kirtan of His Praises.

ਮਨੁ ਮਾਨਿਆ ਨਾਨਕ ਭਗਵੰਤਾ ॥੪॥੮॥੨੧॥

Nanak's mind is pleased and satisfied with the Lord God. ||4||8||21||